

ਆਸਾ ਮਹਲਾ ੫ ॥

Aasaa, Fifth Mehl:

ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥

Show Your Mercy, O God, O Searcher of hearts, that in the Saadh Sangat, the Company of the Holy, I might obtain You, Lord.

ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥੧॥

When You open Your Door, and reveal the Blessed Vision of Your Darshan, the mortal is not relegated to reincarnation again. ||1||

ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੁਖ ਹਰਉ ਰੇ ॥

Meeting with my Beloved Lord and Master, all my pains are taken away.

ਪਾਰਬ੍ਰਹਮੁ ਜਿਨ੍ਹਿ ਰਿਚੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥੧॥ ਰਹਾਉ ॥

I am saved and carried across, in the company of those who remember the Supreme Lord God in their hearts. ||1||Pause||

ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥

This world is a great wilderness, an ocean of fire, in which mortals abide, in pleasure and pain.

ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥੨॥

Meeting with the True Guru, the mortal becomes immaculately pure; with his tongue, he chants the Ambrosial Name of the Lord. ||2||

ਤਨੁ ਧਨੁ ਥਾਪਿ ਕੀਓ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥

He preserves his body and wealth, and takes everything as his own; such are the subtle bonds which bind him.

ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥੩॥

By Guru's Grace, the mortal becomes liberated, meditating on the Name of the Lord, Har, Har. ||3||

ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭੁ ਅਪੁਨੇ ਭਾਣੈ ॥

God, the Savior, has saved those, who are pleasing to the Will of God.

ਜੀਉ ਪਿੰਡੁ ਸਭੁ ਤੁਮ੍ਹਰਾ ਦਾਤੇ ਨਾਨਕ ਸਦ ਕੁਰਬਾਣੈ ॥੪॥੧੧॥੫੦॥

The soul and body are all Yours, O Great Giver; O Nanak, I am forever a sacrifice. ||4||11||50||